



Punjab Government Gazette

Published by Authority

No. 5]

CHANDIGARH, FRIDAY, JANUARY 29, 2021 (MAGHA 9, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਜਲ ਸਰੋਤ ਵਿਭਾਗ
(ਸਿੰਚਾਈ ਪ੍ਰਸੋਨਲ-1 ਸ਼ਾਖਾ)

ਅਧਿਸੂਚਨਾ

ਮਿਤੀ 16 ਦਸੰਬਰ, 2020

ਨੰ:15/01/2020-2ਸਪ1/1121.-ਸ਼੍ਰੀ ਗੁਰਮਾਲਮ ਸਿੰਘ ਬਰਾੜ, ਕਾਰਜਕਾਰੀ ਇੰਜੀਨੀਅਰ, ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਵਿਭਾਗ ਵਿੱਚ ਆਪਣੀ 10 ਸਾਲ 4 ਮਹੀਨੇ ਦੀ ਸੇਵਾ ਪੂਰੀ ਹੋਣ ਉਪਰੰਤ ਆਪਣੇ ਨਿੱਜੀ ਕਾਰਨ ਦੱਸਦੇ ਹੋਏ ਅਸਤੀਫਾ ਦਿੱਤਾ ਹੈ। ਅਧਿਕਾਰੀ ਵੱਲੋਂ ਦਿੱਤੇ ਗਏ ਅਸਤੀਫੇ ਨੂੰ ਵਿਚਾਰਦੇ ਹੋਏ ਸਰਕਾਰ ਦੀਆਂ ਹਦਾਇਤਾਂ ਪੱਤਰ ਨੰ: 196-(GOI)-2SH-74/44174, ਮਿਤੀ 09.01.1975 ਅਤੇ ਸਿਵਲ ਸੇਵਾਵਾਂ ਨਿਯਮਾਂਵਾਲੀ-2 ਦੇ ਨਿਯਮ 5.9 ਤਹਿਤ, ਅਧਿਕਾਰੀ ਦਾ ਅਸਤੀਫਾ ਮਿਤੀ 16.12.2020 ਤੋਂ ਪ੍ਰਵਾਨ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮਾਂ ਦਾ ਕੇਸ ਆਦਿ ਲੰਬਿਤ ਹੋਵੇ ਤਾਂ ਉਸ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ, ਭਾਵ ਪੜਤਾਲ ਚਲਦੀ ਰਹੇਗੀ ਅਤੇ ਉਸ ਪੜਤਾਲ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀ ਵੱਲੋਂ ਜੇਕਰ ਕੋਈ ਬਕਾਇਆ ਰਾਸ਼ੀ ਹੋਵੇਗੀ ਤਾਂ ਇਸ ਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

ਚੰਡੀਗੜ੍ਹ
ਮਿਤੀ 16 ਦਸੰਬਰ, 2020

ਸਰਵਜੀਤ ਸਿੰਘ, ਆਈ.ਏ.ਐਸ.,
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,
ਜਲ ਸਰੋਤ ਵਿਭਾਗ।